

ਗਉੜੀ ਮਹਲਾ ੪ ॥

Gauree, Fourth Mehl:

ਮਨ ਕਰਹਲਾ ਵੀਚਾਰੀਆ ਵੀਚਾਰਿ ਦੇਖੁ ਸਮਾਲਿ ॥

O contemplative camel-like mind, contemplate and look carefully.

ਬਨ ਫਿਰਿ ਥਕੇ ਬਨ ਵਾਸੀਆ ਪਿਰੁ ਗੁਰਮਤਿ ਰਿਦੈ ਨਿਹਾਲਿ ॥੧॥

The forest-dwellers have grown weary of wandering in the forests; following the Guru's Teachings, see your Husband Lord within your heart. ||1||

ਮਨ ਕਰਹਲਾ ਗੁਰ ਗੋਵਿੰਦੁ ਸਮਾਲਿ ॥੧॥ ਰਹਾਉ ॥

O camel-like mind, dwell upon the Guru and the Lord of the Universe.
||1||Pause||

ਮਨ ਕਰਹਲਾ ਵੀਚਾਰੀਆ ਮਨਮੁਖ ਫਾਥਿਆ ਮਹਾ ਜਾਲਿ ॥

O camel-like contemplative mind, the self-willed manmukhs are caught in the great net.

ਗੁਰਮੁਖਿ ਪ੍ਰਾਣੀ ਮੁਕਤੁ ਹੈ ਹਰਿ ਹਰਿ ਨਾਮੁ ਸਮਾਲਿ ॥੨॥

The mortal who becomes Gurmukh is liberated, dwelling upon the Name of the Lord, Har, Har. ||2||

ਮਨ ਕਰਹਲਾ ਮੇਰੇ ਪਿਆਰਿਆ ਸਤਸੰਗਤਿ ਸਤਿਗੁਰੁ ਭਾਲਿ ॥

O my dear beloved camel-like mind, seek the Sat Sangat, the True Congregation, and the True Guru.

ਸਤਸੰਗਤਿ ਲਗਿ ਹਰਿ ਪਿਆਈਐ ਹਰਿ ਹਰਿ ਚਲੈ ਤੇਰੈ ਨਾਲਿ ॥੩॥

Joining the Sat Sangat, meditate on the Lord, and the Lord, Har, Har, shall go along with you. ||3||

ਮਨ ਕਰਹਲਾ ਵਡਭਾਗੀਆ ਹਰਿ ਏਕ ਨਦਰਿ ਨਿਹਾਲਿ ॥

O very fortunate camel-like mind, with one Glance of Grace from the Lord, you shall be enraptured.

ਆਪਿ ਛੁਡਾਏ ਛੁਟੀਐ ਸਤਿਗੁਰ ਚਰਣ ਸਮਾਲਿ ॥੪॥

If the Lord Himself saves you, then you shall be saved. Dwell upon the Feet of the True Guru. ||4||

ਮਨ ਕਰਹਲਾ ਮੇਰੇ ਪਿਆਰਿਆ ਵਿਚਿ ਦੇਹੀ ਜੋਤਿ ਸਮਾਲਿ ॥

O my dear beloved camel-like mind, dwell upon the Divine Light within the body.

ਗੁਰਿ ਨਉ ਨਿਧਿ ਨਾਮੁ ਵਿਖਾਲਿਆ ਹਰਿ ਦਾਤਿ ਕਰੀ ਦਇਆਲਿ ॥੫॥

The Guru has shown me the nine treasures of the Naam. The Merciful Lord has bestowed this gift. ||5||

ਮਨ ਕਰਹਲਾ ਤੂੰ ਚੰਚਲਾ ਚਤੁਰਾਈ ਛਡਿ ਵਿਕਰਾਲਿ ॥

O camel-like mind, you are so fickle; give up your cleverness and corruption.

ਹਰਿ ਹਰਿ ਨਾਮੁ ਸਮਾਲਿ ਤੂੰ ਹਰਿ ਮੁਕਤਿ ਕਰੇ ਅੰਤ ਕਾਲਿ ॥੬॥

Dwell upon the Name of the Lord, Har, Har; at the very last moment, the Lord shall liberate you. ||6||

ਮਨ ਕਰਹਲਾ ਵਡਭਾਗੀਆ ਤੂੰ ਗਿਆਨੁ ਰਤਨੁ ਸਮਾਲਿ ॥

O camel-like mind, you are so very fortunate; dwell upon the jewel of spiritual wisdom.

ਗੁਰ ਗਿਆਨੁ ਖੜਗੁ ਹਥਿ ਧਾਰਿਆ ਜਮੁ ਮਾਰਿਅੜਾ ਜਮਕਾਲਿ ॥੭॥

You hold in your hands the sword of the Guru's spiritual wisdom; with this destroyer of death, kill the Messenger of Death. ||7||

ਅੰਤਰਿ ਨਿਧਾਨੁ ਮਨ ਕਰਹਲੇ ਭ੍ਰਮਿ ਭਵਹਿ ਬਾਹਰਿ ਭਾਲਿ ॥

The treasure is deep within, O camel-like mind, but you wander around outside in doubt, searching for it.

ਗੁਰੁ ਪੁਰਖੁ ਪੂਰਾ ਭੇਟਿਆ ਹਰਿ ਸਜਣੁ ਲਧੜਾ ਨਾਲਿ ॥੮॥

Meeting the Perfect Guru, the Primal Being, you shall discover that the Lord, your Best Friend, is with you. ||8||

ਰੰਗਿ ਰਤੜੇ ਮਨ ਕਰਹਲੇ ਹਰਿ ਰੰਗੁ ਸਦਾ ਸਮਾਲਿ ॥

You are engrossed in pleasures, O camel-like mind; dwell upon the Lord's lasting love instead!

ਹਰਿ ਰੰਗੁ ਕਦੇ ਨ ਉਤਰੈ ਗੁਰ ਸੇਵਾ ਸਬਦੁ ਸਮਾਲਿ ॥੯॥

The color of the Lord's Love never fades away; serve the Guru, and dwell upon the Word of the Shabad. ||9||

ਹਮ ਪੰਖੀ ਮਨ ਕਰਹਲੇ ਹਰਿ ਤਰਵਰੁ ਪੁਰਖੁ ਅਕਾਲਿ ॥

We are birds, O camel-like mind; the Lord, the Immortal Primal Being, is the tree.

ਵਡਭਾਗੀ ਗੁਰਮੁਖਿ ਪਾਇਆ ਜਨ ਨਾਨਕ ਨਾਮੁ ਸਮਾਲਿ ॥੧੦॥੨॥

The Gurmukhs are very fortunate - they find it. O servant Nanak, dwell upon the Naam, the Name of the Lord. ||10||2||